

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
sorath mehalaa 5 ghar 2 asattapadheea
Sorat'h, Fifth Mehl, Second House, Ashtapadees:

ੴ ਸਤਿਗੁਰ ਪ੍ਰਸਾਦਿ ॥
ik oankaar sathigur prasaadh |
One Universal Creator God. By The Grace Of The True Guru:

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮੁ ਸਾਧੇ ॥
paath parriou ar baedh beechaariou nival bhuangam saadhae |
They read scriptures, and contemplate the Vedas; they practice the inner cleansing techniques of
Yoga, and control of the breath.
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ
ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ।

ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥
panch janaa sio sang n shuttakiou adhik ahanbudh baadhae |1|
But they cannot escape from the company of the five passions; they are increasingly bound to
egotism. ||1||
(ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ। ੧।

ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮੁ ਅਨੇਕਾ ॥
piaarae ein bidh milan n jaaee mai keeeae karam anaekaa |
O Beloved, this is not the way to meet the Lord; I have performed these rituals so many times.
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ
ਵਿਚ ਜੁੜਿਆ ਨਹੀਂ ਜਾ ਸਕਦਾ।

ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥
haar pariou suaamee kai dhuaarai dheejai budh bibaekaa | rehauo |
I have collapsed, exhausted, at the Door of my Lord Master; I pray that He may grant me a
discerning intellect. ||Pause||
ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ!
ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ। ਰਹਾਉ।

ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥
mon bhaeiou karapaathee rehiou nagan firiou ban maahee |
One may remain silent and use his hands as begging bowls, and wander naked in the forest.
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ
ਵਿਚ ਨੰਗਾ ਤੁਰਿਆ ਫਿਰਦਾ ਹੈ।

ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥

thatt theerath sabh dharathee bhramiou dhubidhaa shuttakai naahee |2|

He may make pilgrimages to river banks and sacred shrines all over the world, but his sense of duality will not leave him. ||2||

ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨।

ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥

man kaamanaa theerath jaae basiou sir karavath dharaaeae |

His mind's desires may lead him to go and dwell at sacred places of pilgrimage, and offer his head to be sawn off;

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) ।

ਮਨ ਕੀ ਮੈਲ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥

man kee mail n outharai eih bidh jae lakh jathan karaaeae |3|

but this will not cause the filth of his mind to depart, even though he may make thousands of efforts. ||3||

ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩।

ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥

kanik kaaminee haivar gaivar bahu bidh dhaan dhaathaaraa |

He may give gifts of all sorts - gold, women, horses and elephants.

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ ।

ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ann basathr bhoom bahu arapae neh mileeai har dhuaaraa |4|

He may make offerings of corn, clothes and land in abundance, but this will not lead him to the Lord's Door. ||4||

ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪।

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥

poojaa arachaa bandhan ddanddouth khatt karamaa rath rehathaa |

He may remain devoted to worship and adoration, bowing his forehead to the floor, practicing the six religious rituals.

ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ ।

ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥

ho ho karath bandhan mehi pariaa neh mileeai eih jugathaa |5|

He indulges in egotism and pride, and falls into entanglements, but he does not meet the Lord by

these devices. ||5||

ਪਰ ਉਹ ਭੀ (ਇਹਨਾਂ ਸਿੱਧੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ
(ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫।

ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥

jog sidh aasan chouraaseeh eae bhee kar kar rehiaa |

He practices the eighty-four postures of Yoga, and acquires the supernatural powers of the
Siddhas, but he gets tired of practicing these.

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਬੱਝ ਜਾਂਦਾ ਹੈ ।

ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥

vaddee aarajaa fir fir janamai har sio sang n gehiaa |6|

He lives a long life, but is reincarnated again and again; he has not met with the Lord. ||6||

ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ
ਹੈ ।੬।

ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥

raaj leelaa raajan kee rachanaa kariaa hukam afaaraa |

He may enjoy princely pleasures, and regal pomp and ceremony, and issue unchallenged
commands.

ਹੇ ਭਾਈ ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ
ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ ।

ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥

saej sohanee chandhan choaa narak ghor kaa dhuaaraa |7|

He may lie on beautiful beds, perfumed with sandalwood oil, but this will led him only to the gates
of the most horrible hell. ||7||

ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉੱਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ
ਲੈ ਜਾਣ ਵਾਲਾ ਹੈ ।੭।

ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥

har keerath saadhasangath hai sir karaman kai karamaa |

Singing the Kirtan of the Lord's Praises in the Saadh Sangat, the Company of the Holy, is the
highest of all actions.

ਹੇ ਭਾਈ ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ਼੍ਰੇਸ਼ਟ ਹੈ ।

ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥

kahu naanak this bhaeiou paraapath jis purab likhae kaa lehanaa |8|

Says Nanak, he alone obtains it, who is pre-destined to receive it. ||8||

ਪਰ, ਹੇ ਨਾਨਕ ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉੱਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ
ਲਿਖਿਆ ਹੁੰਦਾ ਹੈ ।੮।

ਤੇਰੇ ਸੇਵਕੁ ਇਹ ਰੰਗਿ ਮਾਤਾ ॥

thaero saevak eih rang maathaa |

Your slave is intoxicated with this Love of Yours.

ਹੇ ਭਾਈ ! ਤੇਰਾ ਸੇਵਕ ਤੇਰੀ ਸਿਫਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ ।

ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

bhaeiou kirapaal dheen dhukh bhanjan har har keerathan eihu man raathaa | rehaao dhoojaa |1|3|

The Destroyer of the pains of the poor has become merciful to me, and this mind is imbued with
the Praises of the Lord, Har, Har. ||Second Pause||1||3||

ਹੇ ਭਾਈ ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫਤਿ-
ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।੧।੩।